

External Affairs Minister's meeting with Foreign Minister of Kingdom of Saudi Arabia

September 19, 2021

ਵਿਦੇਸ਼ ਮੰਤਰੀ ਦੀ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

19 ਸਤੰਬਰ, 2021

ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਮਹਾਮਹਿਮ ਯੁਵਰਾਜ ਫੈਸਲ ਬਿਨ ਫਰਹਾਨ ਅਲ ਸੌਦ ਨਾਲ ਅੱਜ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਮੁਲਾਕਾਤ ਕੀਤੀ। COVID -19 ਮਹਾਂਮਾਰੀ ਦੇ ਫੈਲਣ ਤੋਂ ਬਾਅਦ ਇਹ ਸਾਊਦੀ ਅਰਬ ਵੱਲੋਂ ਭਾਰਤ ਦੀ ਪਹਿਲੀ ਮੰਤਰੀ ਪੱਧਰੀ ਯਾਤਰਾ ਹੈ। ਦੋਵਾਂ ਮੰਤਰੀਆਂ ਨੇ ਆਪਣੇ ਦੁਵੱਲੇ ਸਬੰਧਾਂ ਅਤੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਚਰਚਾ ਕੀਤੀ।

2. ਦੋਵਾਂ ਮੰਤਰੀਆਂ ਨੇ ਅਕਤੂਬਰ, 2019 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਾਊਦੀ ਅਰਬ ਦੀ ਫੇਰੀ ਦੌਰਾਨ ਦੋਵਾਂ ਧਿਰਾਂ ਦਰਮਿਆਨ ਕੀਤੇ ਗਏ ਰਣਨੀਤਕ ਭਾਈਵਾਲੀ ਪ੍ਰੀਸ਼ਦ ਸਮਝੌਤੇ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਮਝੌਤੇ ਹੇਠ ਹੋਈਆਂ ਮੀਟਿੰਗਾਂ ਅਤੇ ਇਸ ਮਾਮਲੇ 'ਚ ਤਰੱਕੀ 'ਤੇ ਸੰਤੁਸ਼ਟੀ ਪ੍ਰਗਟ ਕੀਤੀ। ਦੋਵਾਂ ਧਿਰਾਂ ਨੇ ਵਪਾਰ, ਨਿਵੇਸ਼, ਊਰਜਾ, ਰੱਖਿਆ, ਸੁਰੱਖਿਆ, ਸੱਭਿਆਚਾਰ, ਕੌਸਲਰ ਮੁੱਦਿਆਂ, ਸਿਹਤ ਸੰਭਾਲ ਅਤੇ ਮਨੁੱਖੀ ਸਰੋਤਾਂ ਦੇ ਖੇਤਰਾਂ ਵਿੱਚ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਹੋਰ ਉਪਾਵਾਂ ਬਾਰੇ ਚਰਚਾ ਕੀਤੀ।

3. ਦੋਵਾਂ ਮੰਤਰੀਆਂ ਨੇ ਅਫਗਾਨਿਸਤਾਨ ਦੇ ਘਟਨਾਕ੍ਰਮ ਅਤੇ ਹੋਰ ਖੇਤਰੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ, G -20 ਅਤੇ GCC ਵਰਗੇ ਬਹੁਪੱਖੀ ਮੰਚਾਂ 'ਤੇ ਦੁਵੱਲੇ ਸਹਿਯੋਗ ਬਾਰੇ ਵੀ ਗੱਲਬਾਤ ਕੀਤੀ। ਵਿਦੇਸ਼ ਮੰਤਰੀ ਨੇ COVID -19 ਮਹਾਂਮਾਰੀ ਦੇ ਬਾਵਜੂਦ ਪਿਛਲੇ ਸਾਲ G -20 ਦੀ ਸਫਲ ਪ੍ਰਧਾਨਗੀ ਕਰਨ ਲਈ ਸਾਊਦੀ ਅਰਬ ਨੂੰ ਵਧਾਈ ਦਿੱਤੀ।

4. ਵਿਦੇਸ਼ ਮੰਤਰੀ ਨੇ COVID -19 ਮਹਾਂਮਾਰੀ ਦੌਰਾਨ ਭਾਰਤੀ ਭਾਈਚਾਰੇ ਨੂੰ ਦਿੱਤੇ ਗਏ ਸਹਿਯੋਗ ਲਈ ਸਾਊਦੀ ਅਰਬ ਦੀ ਸ਼ਲਾਘਾ ਕੀਤੀ ਅਤੇ ਸਾਊਦੀ ਅਰਬ ਨੂੰ ਭਾਰਤ ਵੱਲੋਂ ਯਾਤਰਾ ਜਾਣ 'ਤੇ ਲੱਗੀਆਂ ਪਾਬੰਦੀਆਂ ਵਿੱਚ ਹੋਰ ਵਿੱਠ ਦੇਣ ਦੀ ਅਪੀਲ ਕੀਤੀ।

ਨਵੀਂ ਦਿੱਲੀ

ਸਤੰਬਰ 19, 2021

DISCLAIMER: This is an approximate translation. The original is available in English on MEA's website and may be referred to as the official press release.